

ਮਾਰੂ ਮਹਲਾ ੧ ॥

Maaroo, First Mehl:

ਸਰਣਿ ਪਰੇ ਗੁਰਦੇਵ ਤੁਮਾਰੀ ॥

O Divine Guru, I have entered Your Sanctuary.

ਤੂੰ ਸਮਰਥੁ ਦਇਆਲੁ ਮੁਰਾਰੀ ॥

You are the Almighty Lord, the Merciful Lord.

ਤੇਰੇ ਚੋਜ ਨ ਜਾਣੈ ਕੋਈ ਤੂੰ ਪੂਰਾ ਪੁਰਖੁ ਬਿਧਾਤਾ ਹੇ ॥੧॥

No one knows Your wondrous plays; You are the perfect Architect of Destiny.  
||1||

ਤੂੰ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥

From the very beginning of time, and throughout the ages, You cherish and sustain Your beings.

ਘਟਿ ਘਟਿ ਰੂਪੁ ਅਨੂਪੁ ਦਇਆਲਾ ॥

You are in each and every heart, O Merciful Lord of incomparable beauty.

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੇ ਕੀਆ ਕਮਾਤਾ ਹੇ ॥੨॥

As You will, You cause all to walk; everyone acts according to Your Command.  
||2||

ਅੰਤਰਿ ਜੋਤਿ ਭਲੀ ਜਗਜੀਵਨ ॥

Deep within the nucleus of all, is the Light of the Life of the World.

ਸਭਿ ਘਟ ਭੋਗੈ ਹਰਿ ਰਸੁ ਪੀਵਨ ॥

The Lord enjoys the hearts of all, and drinks in their essence.

ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥

He Himself gives, and He himself takes; He is the generous father of the beings of the three worlds. ||3||

ਜਗਤੁ ਉਪਾਇ ਖੇਲੁ ਰਚਾਇਆ ॥

Creating the world, He has set His play into motion.

ਪਵਣੈ ਪਾਣੀ ਅਗਨੀ ਜੀਉ ਪਾਇਆ ॥

He placed the soul in the body of air, water and fire.

ਦੇਹੀ ਨਗਰੀ ਨਉ ਦਰਵਾਜ਼ੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥

The body-village has nine gates; the Tenth Gate remains hidden. ||4||

ਚਾਰਿ ਨਦੀ ਅਗਨੀ ਅਸਰਾਲਾ ॥

There are four horrible rivers of fire.

ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥

How rare is that Gurmukh who understands this, and through the Word of the Shabad, remains unattached.

ਸਾਕਤ ਦੁਰਮਤਿ ਡੁਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥

The faithless cynics are drowned and burnt through their evil-mindedness. The Guru saves those who are imbued with the Love of the Lord. ||5||

ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥

Water, fire, air, earth and ether

ਤਿਨ ਮਹਿ ਪੰਚ ਤਤੁ ਘਰਿ ਵਾਸਾ ॥

- in that house of the five elements, they dwell.

ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥

Those who remain imbued with the Word of the True Guru's Shabad, renounce Maya, egotism and doubt. ||6||

ਇਹੁ ਮਨੁ ਭੀਜੈ ਸਬਦਿ ਪਤੀਜੈ ॥

This mind is drenched with the Shabad, and satisfied.

ਬਿਨੁ ਨਾਵੈ ਕਿਆ ਟੇਕ ਟਿਕੀਜੈ ॥

Without the Name, what support can anyone have?

ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥

The temple of the body is being plundered by the thieves within, but this faithless cynic does not even recognize these demons. ||7||

ਦੁੰਦਰ ਦੂਤ ਭੂਤ ਭੀਹਾਲੇ ॥

They are argumentative demons, terrifying goblins.

ਖਿੰਚੋਤਾਣਿ ਕਰਹਿ ਬੇਤਾਲੇ ॥

These demons stir up conflict and strife.

ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥

Without awareness of the Shabad, one comes and goes in reincarnation; he loses his honor in this coming and going. ||8||

ਕੂੜੁ ਕਲਰੁ ਤਨੁ ਭਸਮੈ ਢੇਰੀ ॥

The body of the false person is just a pile of barren dirt.

ਬਿਨੁ ਨਾਵੈ ਕੈਸੀ ਪਤਿ ਤੇਰੀ ॥

Without the Name, what honor can you have?

ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥

Bound and gagged throughout the four ages, there is no liberation; the Messenger of Death keeps such a person under his gaze. ||9||

ਜਮ ਦਰਿ ਬਾਧੇ ਮਿਲਹਿ ਸਜਾਈ ॥

At Death's door, he is tied up and punished;

ਤਿਸੁ ਅਪਰਾਧੀ ਗਤਿ ਨਹੀ ਕਾਈ ॥

such a sinner does not obtain salvation.

ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥

He cries out in pain, like the fish pierced by the hook. ||10||

ਸਾਕਤੁ ਫਾਸੀ ਪੜੈ ਇਕੇਲਾ ॥

The faithless cynic is caught in the noose all alone.

ਜਮ ਵਸਿ ਕੀਆ ਅੰਧੁ ਦੁਹੇਲਾ ॥

The miserable spiritually blind person is caught in the power of Death.

ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥

Without the Lord's Name, liberation is not known. He shall waste away, today or tomorrow. ||11||

ਸਤਿਗੁਰ ਬਾਝੁ ਨ ਬੇਲੀ ਕੋਈ ॥

Other than the True Guru, no one is your friend.

ਐਥੈ ਓਥੈ ਰਾਖਾ ਪ੍ਰਭੁ ਸੋਈ ॥

Here and hereafter, God is the Savior.

ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥

He grants His Grace, and bestows the Lord's Name. He merges with Him, like water with water. ||12||

ਭੂਲੇ ਸਿਖ ਗੁਰੂ ਸਮਝਾਏ ॥

The Guru instructs His wandering Sikhs;

ਉਝੜਿ ਜਾਦੇ ਮਾਰਗਿ ਪਾਏ ॥

if they go astray, He sets them on the right path.

ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥

So serve the Guru, forever, day and night; He is the Destroyer of pain - He is with you as your companion. ||13||

ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥

O mortal being, what devotional worship have you performed to the Guru?

ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥

Even Brahma, Indra and Shiva do not know it.

ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥

Tell me, how can the unknowable True Guru be known? He alone attains this realization, whom the Lord forgives. ||14||

ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥

One who has love within, obtains the Blessed Vision of His Darshan.

ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥

One who enshrines love for the Word of the Guru's Bani, meets with Him.

ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥

Day and night, the Gurmukh sees the immaculate Divine Light everywhere; this lamp illuminates his heart. ||15||

ਭੋਜਨ ਗਿਆਨੁ ਮਹਾ ਰਸੁ ਮੀਠਾ ॥

The food of spiritual wisdom is the supremely sweet essence.

ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥

Whoever tastes it, sees the Blessed Vision of the Lord's Darshan.

ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥

Beholding His Darshan, the unattached one meets the Lord; subduing the mind's desires, he merges into the Lord. ||16||

ਸਤਿਗੁਰੁ ਸੇਵਹਿ ਸੇ ਪਰਧਾਨਾ ॥

Those who serve the True Guru are supreme and famous.

ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥

Deep within each and every heart, they recognize God.

ਨਾਨਕੁ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥

Please bless Nanak with the Lord's Praises, and the Sangat, the Congregation of the Lord's humble servants; through the True Guru, they know their Lord God. ||17||5||11||